

ਗੁਜਰੀ ਮਹਲਾ ੪ ਘਰੁ ੨ ੧ੳ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ  
ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ  
॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤੁ ਜਲੁ ਪਾਈਐ ਜਿਨ ਕਉ ਕ੍ਰਿਪਾ  
ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨ ਦਿਨੁ ਜਪਤ ਰਹਹਿ ਬਨਵਾਰੀ ॥  
ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥ ੨ ॥ ਅਲਖ ਨਿਰੰਜਨੁ ਏਕੋ ਵਰਤੈ ਏਕਾ  
ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥ ੩ ॥ ਭਗਤ ਜਨਾ ਕੀ ਊਤਮ  
ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ  
ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ  
ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ  
॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ  
ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿਚੈ ਏ ਕੰਕਾਰੀ ॥੭॥  
ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ  
ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੧੭॥ {ਪੰਨਾ 506-507}

ਪਦਅਰਥ:- ਜੀਅਰਾ—ਕਮਜ਼ੋਰ ਜਿੰਦ। ਖੀਰ—ਦੁੱਧ। ਅਧਾਰ—ਆਸਰਾ। ਖੀਰ ਅਧਾਰੀ—ਖੀਰ ਅਧਾਰਿ, ਦੁੱਧ  
ਦੇ ਸਹਾਰੇ ਤੇ। ਅਗਮ—ਅਪਹੁੰਚ। ਅਗੋਚਰ—{ਅ-ਗੋ-ਚ-ਰ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ  
ਸਕਦੀ। ਗੁਰਮੁਖਿ—ਗੁਰੂ ਵਲ ਮੂੰਹ ਕੀਤਿਆਂ, ਗੁਰੂ ਦੀ ਸਰਨ ਪਿਆਂ। ਕੈ—ਤੋਂ।11।

ਕੀਰਤਿ—ਸਿਫਤਿ-ਸਾਲਾਹ। ਤਰੁ ਤਾਰੀ—ਤਾਰੀ ਤਰ, ਪਾਰ ਲੰਘਣ ਦਾ ਉੱਦਮ ਕਰ। ਅੰਮ੍ਰਿਤੁ ਜਲੁ—ਆਤਮਕ  
ਜੀਵਨ ਦੇਣ ਵਾਲਾ ਜਲ। ਰਹਾਉ।

ਸੇਵਹਿ—ਸੇਵਾ-ਭਗਤੀ ਕਰਦੇ ਹਨ। ਅਨਦਿਨੁ—ਹਰ ਰੋਜ਼। ਬਨਵਾਰੀ—ਜਗਤ ਦਾ ਮਾਲਕ ਪ੍ਰਭੂ। ਪੈਜ—  
ਇੱਜ਼ਤ। ਸਵਾਰੀ—ਬਣਾਈ ਰੱਖੀ।2।

ਅਲਖ—ਅਦ੍ਰਿਸ਼ਟ। ਨਿਰੰਜਨੁ—{ਨਿਰ-ਅੰਜਨ} ਮਾਇਆ-ਕਾਲਖ ਤੋਂ ਰਹਿਤ, ਨਿਰਲੇਪ। ਜਾਚਿਕ—ਮੰਗਤੇ।  
ਪਸਾਰੀ—ਪਸਾਰਿ, ਪਸਾਰ ਕੇ, ਖਿਲਾਰ ਕੇ।3।

ਅਕਥ—ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਨਿਆਰੀ—ਅਨੋਖੀ। ਕੇਰਾ—ਦਾ। ਤਾਰੀ—ਤਾਰ  
ਲਈ।4।

ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦੁਬਿਧਾ—ਡਾਵਾਂਡੋਲ ਹਾਲਤ। ਬਿਆਪੇ—ਫਸੇ ਰਹਿੰਦੇ  
ਹਨ। ਗੁਬਾਰੀ—ਹਨੇਰਾ। ਨ ਭਾਵੈ—ਚੰਗੀ ਨਹੀਂ ਲੱਗਦੀ। ਓਇ—{ਲਫਜ਼ 'ਓਹ' ਤੋਂ ਬਹੁ-ਵਚਨ}। ਸਣੁ—  
ਸਮੇਤ।5।

ਕਰਿ—ਕਰ ਕੇ। ਧੋਵੈ—ਧੋਂਦਾ ਹੈ। ਮਲਭਖੁ—ਮੈਲ ਖਾਣ ਵਾਲਾ।6।

ਪਰਪੰਚ—ਜਗਤ-ਖਿਲਾਰਾ। ਕਰਤੈ—ਕਰਤਾਰ ਨੇ। ਕਲ—ਸੱਤਾ, ਤਾਕਤ। ਜੁਗ ਅੰਤਰਿ—ਜਗਤ ਵਿਚ।  
{ਨੋਟ:- ਪਾਠਕ ਧਿਆਨ ਰੱਖੋ। ਲਫਜ਼ 'ਜੁਗ' ਕਲਿਜੁਗ ਆਦਿਕ ਕਿਸੇ 'ਜੁਗ' ਵਾਸਤੇ ਨਹੀਂ ਫਬ ਸਕਦਾ}।  
ਖਿਚੈ—ਖਿੱਚ ਲੈਂਦਾ ਹੈ।7।

ਰਸਨਿ ਰਸਨਿ ਰਸਿ—ਪ੍ਰੇਮ ਨਾਲ, ਪ੍ਰੇਮ ਨਾਲ, ਪ੍ਰੇਮ ਨਾਲ। ਰਸਨਾ—ਜੀਭ। ਮਾਗਉ—ਮਾਗਉ, ਮੈਂ ਮੰਗਦਾ ਹਾਂ।8।

ਅਰਥ:- ਹੇ (ਮੇਰੇ) ਮਨ! ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ। ਰਹਾਉ।

ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ।11।

(ਹੇ ਭਾਈ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ। ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ।12।

ਹੇ ਭਾਈ! ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ।

ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ।13।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, (ਸਿਫਤਿ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ।14।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫਤਿ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ।15।

ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੋਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ।16।

(ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ)? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ। ਸਾਰੇ ਜਗਤ ਵਿਚ ਸਿਰਫ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ।17।

(ਹੇ ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ

ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ।

ਹੇ ਨਾਨਕ! (ਆਖ—) ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ।੮।1।7।